









ਕੁਕੜੀ ਅਤੇ ਬਾਜ਼

Høne og Ørn

-  Ann Nduku
-  Wiehan de Jager
-  Anu Gill
-  panjabi / nynorsk
-  nivå 3

(uten bilder)





ਇੱਕ ਸਮੇਂ ਕੁਕੜੀ ਅਤੇ ਬਾਜ਼ ਦੋਸਤ ਸਨ। ਉਹ ਹੋਰ ਸਾਰੇ ਪੰਛੀਆਂ ਦੇ ਨਾਲ
ਅਮਨ ਨਾਲ ਰਹਿੰਦੇ ਸਨ। ਉਹਨਾਂ ਵਿੱਚੋਂ ਕੋਈ ਵੀ ਉੱਡ ਨਹੀਂ ਸਕਦਾ ਸੀ।

...

Det var ein gong Høne og Ørn var vener. Dei
levde i fred med alle dei andre fuglane. Ingen av
dei kunne fly.

ਇਕ ਦਿਨ ਦੇਸ਼ ਵਿੱਚ ਕਾਲ ਪਿਆ ਹੋਇਆ ਸੀ। ਬਾਜ਼ ਨੂੰ ਭੋਜਨ ਪ੍ਰਾਪਤ ਕਰਨ ਲਈ ਬਹੁਤ ਹੀ ਦੂਰ ਜਾਣਾ ਪਿਆ। ਉਹ ਬਹੁਤ ਹੀ ਥੱਕੀ ਹੋਈ ਵਾਪਸ ਆਈ।
“ਸਫ਼ਰ ਕਰਨ ਦਾ ਕੋਈ ਸੌਖਾ ਤਰੀਕਾ ਜ਼ਰੂਰ ਹੋਵੇਗਾ!” ਬਾਜ਼ ਨੇ ਕਿਹਾ।

...

Ein gong var det hungersnød i landet. Ørn måtte gå veldig langt for å finna mat. Ho var veldig trøytt då ho kom tilbake. “Det må vera ein lettare måte å reisa på”, sa Ørn.

ਰਾਤ ਨੂੰ ਚੰਗੀ ਨੀਂਦ ਦੇ ਬਾਅਦ, ਕੁਕੜੀ ਨੂੰ ਇੱਕ ਸ਼ਾਨਦਾਰ ਵਿਚਾਰ ਆਇਆ। ਉਹ ਆਪਣੇ ਸਾਰੇ ਪੰਛੀ ਦੋਸਤਾਂ ਦੇ ਡਿੱਗੇ ਖੰਭ ਇਕੱਠੇ ਕਰਨ ਲੱਗ ਪਈ। “ਆਪਾਂ ਇਹਨਾਂ ਖੰਭਾਂ ਨੂੰ ਆਪਣੇ ਖੰਭਾਂ ਉੱਪਰ ਸਿਊਂ ਸਕਦੇ ਹਾਂ,” ਉਸ ਨੇ ਕਿਹਾ। “ਸ਼ਾਇਦ ਇਸ ਨਾਲ ਸਫ਼ਰ ਕਰਨਾ ਆਸਾਨ ਹੋ ਜਾਵੇਗਾ।”


...

Etter ei god natts søvn fekk Høne ein lys idé. Ho byrja å samla saman fjør som hadde falle frå alle fuglevenene deira. “La oss sy dei fast utanpå fjørene våre”, sa ho. Kanskje det vert lettare å reisa då.

ਸਾਰੇ ਪਿੰਡ ਵਿੱਚ ਸਿਰਫ਼ ਬਾਜ਼ ਕੋਲ ਸੂਈ ਸੀ ਇਸ ਲਈ ਉਸ ਨੇ ਸਿਉਣਾ ਸ਼ੁਰੂ ਕੀਤਾ। ਉਸ ਨੇ ਆਪਣੇ ਆਪ ਲਈ ਸੁੰਦਰ ਖੰਭਾਂ ਦਾ ਜੋੜਾ ਬਣਾਇਆ ਅਤੇ ਕੁਕੜੀ ਦੇ ਉੱਪਰ ਉੱਚੀ ਉੱਡੀ। ਕੁਕੜੀ ਨੇ ਸੂਈ ਉਧਾਰ ਲਈ ਪਰ ਸਿਲਾਈ ਕਰਦੀ ਥੱਕ ਗਈ। ਉਸ ਨੇ ਅਲਮਾਰੀ ਤੇ ਸੂਈ ਰੱਖੀ ਅਤੇ ਉਸ ਦੇ ਬੱਚਿਆਂ ਲਈ ਭੋਜਨ ਤਿਆਰ ਕਰਨ ਲਈ ਰਸੋਈ ਵਿੱਚ ਚਲੀ ਗਈ।

...

Det var berre Ørn i landsbyen som hadde ei synål, så ho byrja først å sy. Ho laga seg eit par nydelege vengar og flaug høgt i sky. Høne lånte nåla, men vart fort trøyt av å sy. Ho la nåla i skapet og gjekk for å laga mat til borna sine.



ਪਰ ਹੋਰ ਪੰਛੀਆਂ ਨੇ ਵੀ ਬਾਜ਼ ਨੂੰ ਦੂਰ ਉੱਡਦੇ ਵੇਖਿਆ। ਉਹਨਾਂ ਨੇ ਆਪਣੇ
ਲਈ ਵੀ ਖੰਭ ਬਣਾਉਣ ਲਈ ਕੁਕੜੀ ਤੋਂ ਸੁਈ ਉਧਾਰ ਲਈ। ਜਲਦੀ ਹੀ ਸਾਰੇ
ਅਸਮਾਨ ਵਿੱਚ ਪੰਛੀ ਉੱਡਦੇ ਫਿਰਦੇ ਸਨ।

...

Men dei andre fuglane hadde sett Ørn som flaug
av garde. Dei bad Høne om å få låna nåla for å sy
vengar til seg sjølve òg. Snart flaug det fuglar
overalt under himmelen.

ਜਦ ਆਖਰੀ ਪੰਛੀ ਸੂਈ ਵਾਪਸ ਦੇਣ ਆਇਆ, ਕੁਕੜੀ ਉਥੇ ਨਹੀ ਸੀ। ਉਸ ਦੇ ਬੱਚਿਆਂ ਨੇ ਸੂਈ ਲਈ ਅਤੇ ਉਸ ਦੇ ਨਾਲ ਖੇਡਣ ਲੱਗ ਪਏ। ਜਦ ਉਹ ਖੇਡ ਕੇ ਥੱਕ ਗਏ, ਉਹਨਾਂ ਨੇ ਰੇਤ ਵਿੱਚ ਸੂਈ ਛੱਡ ਦਿੱਤੀ।

...

Då den siste fuglen leverte tilbake nåla dei hadde lånt, var ikkje Høne der. Så borna hennar tok nåla og byrja å leika med ho. Då dei vart lei av å leika, lét dei nåla liggja att i sanden.

ਉਸ ਸ਼ਾਮ ਨੂੰ ਬਾਜ਼ ਵਾਪਸ ਆ ਗਈ। ਉਸ ਨੇ ਖੰਭ ਬੰਨ੍ਹਣ ਲਈ ਸੂਈ ਮੰਗੀ ਜੋ ਸਫ਼ਰ ਦੇ ਦੌਰਾਨ ਢਿੱਲੇ ਹੋ ਗਏ ਸਨ। ਕੁਕੜੀ ਨੇ ਅਲਮਾਰੀ ਉਤੇ ਵੇਖਿਆ। ਉਸ ਨੇ ਰਸੋਈ ਵਿੱਚ ਵੇਖਿਆ। ਉਸ ਨੇ ਵਿਹੜੇ ਵਿੱਚ ਵੇਖਿਆ। ਪਰ ਸੂਈ ਕਿਤੇ ਵੀ ਨਹੀਂ ਸੀ।

...

Seinare den ettermiddagen kom Ørn tilbake. Ho bad om nåla for å festa nokre fjør som hadde losna på turen. Høne leitte i skapet. Ho leitte på kjøkkenet. Ho leitte i gardsplassen. Men nåla var ikkje å sjå nokon stad.

“ਬਸ ਮੈਨੂੰ ਇੱਕ ਦਿਨ ਦਿਓ,” ਕੁਕੜੀ ਨੇ ਬਾਜ਼ ਅੱਗੇ ਬੇਨਤੀ ਕੀਤੀ। “ਫਿਰ ਤੁਸੀਂ ਆਪਣੇ ਖੰਭ ਡੀਕ ਕਰ ਸਕਦੇ ਹੋ ਅਤੇ ਦੋਬਾਰਾ ਦੂਰ ਉੱਡਕੇ ਭੋਜਨ ਪ੍ਰਾਪਤ ਕਰ ਸਕਦੇ ਹੋ।” “ਬਸ ਇੱਕ ਹੋਰ ਦਿਨ,” ਬਾਜ਼ ਨੇ ਕਿਹਾ। “ਜੇਕਰ ਤੈਨੂੰ ਸੂਈ ਨਾ ਲੱਭੀ ਤਾਂ ਤੈਨੂੰ ਭੁਗਤਾਨ ਦੇ ਤੌਰ ਤੇ ਆਪਣਾ ਇੱਕ ਚੂਚਾ ਦੇਣਾ ਪਵੇਗਾ।”

...

“Gje meg berre ein dag”, bønnefall Høne Ørn. “Så kan du reparera vengen din og finna mat igjen.”
“Berre éin dag til”, sa Ørn. “Finn du ikkje nåla må du gje meg ein av kyllingane dine som betaling.”

ਅਗਲੇ ਦਿਨ ਜਦ ਬਾਜ਼ ਵਾਪਸ ਆਈ, ਉਸਨੇ ਕੁਕੜੀ ਨੂੰ ਰੇਤ ਨੂੰ ਖੁਰਚ ਦੇ ਹੋਏ ਦੇਖਿਆ, ਪਰ ਸੁਈ ਉੱਥੇ ਨਹੀਂ ਸੀ। ਇਸ ਲਈ ਬਾਜ਼ ਬਹੁਤ ਹੀ ਤੇਜ਼ੀ ਨਾਲ ਥੱਲੇ ਉੱਡੀ ਆਈ ਅਤੇ ਇੱਕ ਚੂਚੇ ਨੂੰ ਫੜਿਆ। ਉਹ ਉਸ ਨੂੰ ਲੈ ਗਈ। ਉਸ ਤੋਂ ਬਾਅਦ, ਜਦ ਵੀ ਬਾਜ਼ ਆਉਂਦੀ, ਉਸ ਨੂੰ ਕੁਕੜੀ ਸੁਈ ਲਈ ਰੇਤ ਨੂੰ ਖੁਰਚਦੀ ਹੋਈ ਮਿਲਦੀ।

...

Då Ørn kom att dagen etter, såg ho Høne som rota i sanden, men ingen nål. Så Ørn stupte lynraskt ned, fanga ein av kyllingane og drog av garde med han. Sidan den gongen ser Ørn alltid at Høne rotar i sanden etter nåla når ho dukkar opp.

ਜਦੋਂ ਹੀ ਬਾਜ਼ ਦੇ ਖੰਭ ਦੀ ਪਰਛਾਂ ਜ਼ਮੀਨ ਤੇ ਪੈਂਦੀ, ਕੁਕੜੀ ਆਪਣੇ ਚੂਚਿਆਂ ਨੂੰ ਚੇਤਾਵਨੀ ਦਿੰਦੀ। “ਇਸ ਪੱਟੀ ਅਤੇ ਸੁੱਕੀ ਜ਼ਮੀਨ ਤੋਂ ਦੂਰ ਜਾਵੋ” ਉਹਨਾਂ ਨੇ ਜਵਾਬ ਦਿੱਤਾ: “ਅਸੀਂ ਮੁਰਖ ਨਹੀਂ ਹਾਂ। ਅਸੀਂ ਚੱਲੇ ਜਾਵਾਂਗੇ।”

...

Når Ørn si venge kastar skuggen sin på bakken, varslar Høne kyllingane sine: “Kom dykk vekk frå den opne plassen.” Og dei svarar: “Vi er ikkje dumme. Vi skal springe.”



Barnebøker for Norge

barneboker.no

ਕੁਕੜੀ ਅਤੇ ਬਾਜ਼

Høne og Ørn

Skrevet av: Ann Nduku

Illustret av: Wiehan de Jager

Oversatt av: Anu Gill (pa), Espen Stranger-Johannessen, Martine Rørstad Sand (nn)

Denne fortellingen kommer fra African Storybook (africanstorybook.org) og er videreformidlet av Barnebøker for Norge (barneboker.no), som tilbyr barnebøker på mange språk som snakkes i Norge.

Dette verket er lisensiert under en Creative Commons
[Navngivelse 3.0 Internasjonal Lisens](https://creativecommons.org/licenses/by/3.0/).